

ਸੂਹੀ ਮਹਲਾ ੫ ॥

Soohee, Fifth Mehl:

ਭਾਗਠੜੇ ਹਰਿ ਸੰਤ ਤੁਮਾਰੇ ਜਿਨ੍ਹ ਘਰਿ ਧਨੁ ਹਰਿ ਨਾਮਾ ॥

Your Saints are very fortunate; their homes are filled with the wealth of the Lord's Name.

ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥

Their birth is approved, and their actions are fruitful. ||1||

ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥

O my Lord, I am a sacrifice to the humble servants of the Lord.

ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥

I make my hair into a fan, and wave it over them; I apply the dust of their feet to my face. ||1||Pause||

ਜਨਮ ਮਰਣ ਦੁਹਰੁ ਮਹਿ ਨਾਹੀ ਜਨ ਪਰਉਪਕਾਰੀ ਆਏ ॥

Those generous, humble beings are above both birth and death.

ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥

They give the gift of the soul, and practice devotional worship; they inspire others to meet the Lord. ||2||

ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥

True are their commands, and true are their empires; they are attuned to the Truth.

ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥

True is their happiness, and true is their greatness. They know the Lord, to whom they belong. ||3||

ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥

I wave the fan over them, carry water for them, and grind corn for the humble servants of the Lord.

ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥

Nanak offers this prayer to God - please, grant me the sight of Your humble servants. ||4||7||54||